



ਬ੍ਰੈਂਪਟਨ ਵਿੱਚ ਫੈਮਿਲੀ ਡੇ 2020

ਬ੍ਰੈਂਪਟਨ, ਓਨਟੈਰੀਓ (11 ਫਰਵਰੀ, 2020) – ਫੈਮਿਲੀ ਡੇ (Family Day) ਸਾਡੇ ਭਾਈਚਾਰੇ ਦੇ ਪਰਿਵਾਰਾਂ ਦੇ ਮਹੱਤਵ ਨੂੰ ਮਾਨਤਾ ਦਿੰਦਾ ਹੈ। ਨਿਵਾਸੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ ਕਿ ਉਹ ਆਪਣੇ ਪਿਆਰਿਆਂ ਦੇ ਨਾਲ ਸਮਾਂ ਬਿਤਾਉਣ।

ਇਸ ਸਾਲ, ਫੈਮਿਲੀ ਡੇ, ਸੋਮਵਾਰ, 17 ਫਰਵਰੀ, 2020 ਨੂੰ ਮਨਾਇਆ ਜਾਵੇਗਾ। ਇਸਦੇ ਨਤੀਜੇ ਵਜੋਂ, ਕਈ ਸਿਟੀ ਸੇਵਾਵਾਂ ਉਪਲਬਧ ਨਹੀਂ ਰਹਿਣਗੀਆਂ ਜਾਂ ਘਟਾਏ ਗਏ ਸੇਵਾ ਪੱਧਰਾਂ ਦੇ ਹੇਠ ਕੰਮ ਕਰਨਗੀਆਂ।

ਬ੍ਰੈਂਪਟਨ ਸਿਟੀ ਹਾਲ (City Hall), ਫੈਮਿਲੀ ਡੇ ਦੇ ਮੌਕੇ ਤੇ ਬੰਦ ਰਹੇਗਾ। ਨਿਵਾਸੀ ਇਸ ਸਮੇਂ ਦੌਰਾਨ ਵਿਅਕਤੀਗਤ ਤੌਰ ਤੇ ਵਿਆਹ ਦੇ ਲਾਇਸੈਂਸਾਂ ਲਈ ਦਰਖਾਸਤ ਨਹੀਂ ਦੇ ਸਕਣਗੇ, ਸਿਵਲ ਵੈਡਿੰਗ ਸਮਾਰੋਹਾਂ ਲਈ ਬੁਕਿੰਗ ਨਹੀਂ ਕਰ ਸਕਣਗੇ, ਪਾਰਕਿੰਗ ਦੇ ਜੁਰਮਾਨੇ ਨਹੀਂ ਦੇ ਸਕਣਗੇ ਜਾਂ ਪਰਮਿਟਾਂ ਲਈ ਦਰਖਾਸਤ ਨਹੀਂ ਦੇ ਸਕਣਗੇ, ਜਾਂ ਬਿਜਨੇਸ ਲਾਇਸੈਂਸ ਨਵਿਆਉਣ ਜਾਂ ਲੈਣ ਲਈ ਦਰਖਾਸਤ ਨਹੀਂ ਦੇ ਸਕਣਗੇ।

ਕਈ ਸੇਵਾਵਾਂ ਸਧਾਰਨ ਢੰਗ ਨਾਲ ਕੰਮ ਕਰਨਾ ਜਾਰੀ ਰੱਖਣਗੀਆਂ, ਜਿਹਨਾਂ ਵਿੱਚ ਸ਼ਾਮਲ ਹਨ, ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ (Fire and Emergency Services) ਅਤੇ ਸਿਟੀ ਆਫ ਬ੍ਰੈਂਪਟਨ ਬਾਇ-ਲਾਅ ਐਨਫੋਰਸਮੈਂਟ (City of Brampton By-law Enforcement) ਅਤੇ ਐਨੀਮਲ ਕੰਟਰੋਲ (Animal Control)।

ਨਿਵਾਸੀ ਕਿਸੇ ਵੀ ਪੁੱਛਗਿੱਛ ਲਈ 311 ਤੇ ਜਾਂ 905.874.2000 (ਬ੍ਰੈਂਪਟਨ ਦੇ ਬਾਹਰੋਂ) ਤੇ ਫੋਨ ਕਰ ਸਕਦੇ ਹਨ, ਬ੍ਰੈਂਪਟਨ 311 (Brampton 311) ਐਪ (ਇਹ ਐਪ ਸਟੋਰ (App Store) ਜਾਂ Google Play (ਗੂਗਲ ਪਲੇ) ਤੇ ਉਪਲਬਧ ਹੈ) ਦੀ ਵਰਤੋਂ ਕਰ ਸਕਦੇ ਹਨ ਜਾਂ 311@brampton.ca ਤੇ ਈਮੇਲ ਕਰ ਸਕਦੇ ਹਨ। ਅਸੀਂ ਸਿਟੀ ਆਫ ਬ੍ਰੈਂਪਟਨ ਜਾਂ ਰੀਜਨ ਆਫ ਪੀਲ (Region of Peel) ਦੇ ਕਿਸੇ ਵੀ ਮੁੱਦਿਆਂ ਲਈ 24/7 ਉਪਲਬਧ ਹਾਂ। ਇਹਨਾਂ ਮੁੱਦਿਆਂ ਵਿੱਚ ਸ਼ਾਮਲ ਹਨ, ਪਾਰਕਿੰਗ, ਕੂੜਾ ਇਕੱਤਰੀਕਰਨ, ਰੇਕੀਏਸ਼ਨ ਪ੍ਰੋਗਰਾਮ ਆਦਿ।

ਬ੍ਰੈਂਪਟਨ ਟ੍ਰਾਂਜ਼ਿਟ

ਬ੍ਰੈਂਪਟਨ ਟ੍ਰਾਂਜ਼ਿਟ (Brampton Transit), ਫੈਮਿਲੀ ਡੇ ਨੂੰ ਐਤਵਾਰ/ਛੁੱਟੀ ਵਾਲੇ ਦਿਨ ਦੀ ਸੇਵਾ ਮੁਹੱਈਆ ਕਰੇਗਾ। ਸਾਡੇ ਟਰਮੀਨਲਾਂ ਦੇ ਗਾਹਕ ਸੇਵਾ ਕਾਉਂਟਰ ਬੰਦ ਰਹਿਣਗੇ।

ਰੂਟ ਅਤੇ ਕਾਰਜਕਰਮ ਬਾਰੇ ਜਾਣਕਾਰੀ ਲਈ, 905.874.2999 ਤੇ ਕਾਲ ਕਰੋ ਜਾਂ www.bramptontransit.com ਤੇ ਜਾਓ। ਰੀਅਲ-ਟਾਈਮ ਵਿੱਚ ਅਗਲੀ ਬਸ ਬਾਰੇ ਜਾਣਕਾਰੀ ਲਈ, ਕਿਸੇ ਸਮਾਰਟਫੋਨ ਜਾਂ ਕਿਸੇ ਹੋਰ ਮੋਬਾਈਲ ਡਿਵਾਈਸ ਦੇ ਰਾਹੀਂ nextride.brampton.ca ਤੇ ਜਾਓ। ਸਫਰ ਦੀ ਯੋਜਨਾ ਵਾਲੇ ਹੋਰ ਟੂਲਸ ਲਈ, www.triplinx.ca ਤੇ ਜਾਂ ਗੂਗਲ ਮੈਪਸ (Google Maps) ਤੇ ਜਾਓ।

ਬ੍ਰੈਂਪਟਨ ਰੇਕੀਏਸ਼ਨ

ਆਪਣੇ ਗਵਾਂਢ ਦੇ ਭਾਈਚਾਰਕ ਕੇਂਦਰ ਵਿਖੇ ਕਈ ਮਜ਼ੇਦਾਰ ਅਤੇ ਪਰਿਵਾਰ-ਅਨੁਕੂਲਿਤ ਗਤੀਵਿਧੀਆਂ ਲਈ ਫੈਮਿਲੀ ਡੇ ਨੂੰ ਸਾਡੇ ਨਾਲ ਸ਼ਾਮਲ ਹੋਵੋ। ਗਤੀਵਿਧੀਆਂ ਦੀ ਪੂਰੀ ਸਮਾਂ ਸੂਚੀ ਔਨਲਾਈਨ www.brampton.ca/recreation ਤੇ ਦੇਖੋ।



ਬ੍ਰੈਂਪਟਨ ਐਨੀਮਲ ਸਰਵਿਸਿਜ਼

ਬ੍ਰੈਂਪਟਨ ਐਨੀਮਲ ਸ਼ੈਲਟਰ (Brampton Animal Shelter) ਫੈਮਿਲੀ ਡੇ ਨੂੰ ਬੰਦ ਰਹੇਗਾ। ਹੋਰ ਜਾਣਕਾਰੀ ਲਈ, 905.458.5800 ਜਾਂ 311 ਤੇ ਫੋਨ ਕਰੋ ਜਾਂ www.brampton.ca/animalservices ਤੇ ਜਾਓ।

ਬ੍ਰੈਂਪਟਨ ਲਾਇਬ੍ਰੇਰੀ

ਬ੍ਰੈਂਪਟਨ ਲਾਇਬ੍ਰੇਰੀ ਦੀਆਂ ਸਾਰੀਆਂ ਬੁੱਕਾਂ ਫੈਮਿਲੀ ਡੇ ਨੂੰ ਬੰਦ ਰਹਿਣਗੀਆਂ। ਫੈਮਿਲੀ ਡੇ ਦੇ ਹਿੱਸੇ ਵਜੋਂ, ਸਟ੍ਰੀਮਿੰਗ ਮੂਵੀਜ਼ ਦੇਖੋ ਅਤੇ ਸੰਗੀਤ ਸੁਣੋ, ਜਾਂ eBook ਪੜ੍ਹੋ! ਸਾਡੇ ਡਿਜੀਟਲ ਉਤਪਾਦਾਂ, ਪ੍ਰੋਗਰਾਮਾਂ ਅਤੇ ਸੇਵਾਵਾਂ ਬਾਰੇ ਹੋਰ ਜਾਣਕਾਰੀ ਲਈ, www.bramptonlibrary.com ਤੇ ਜਾਓ ਜਾਂ 905.793.4636 ਤੇ ਫੋਨ ਕਰੋ।

-30-

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟਿਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | Monika.Duggal@brampton.ca